

ਆਸਾ ਮਹਲਾ ੩ ॥

Aasaa, Third Mehl:

ਸਭ ਨਾਵੈ ਨੋ ਲੋਚਦੀ ਜਿਸੁ ਕ੍ਰਿਪਾ ਕਰੇ ਸੋ ਪਾਏ ॥

Everyone longs for the Name, but he alone receives it, unto whom the Lord shows His Mercy.

ਬਿਨੁ ਨਾਵੈ ਸਭੁ ਦੁਖੁ ਹੈ ਸੁਖੁ ਤਿਸੁ ਜਿਸੁ ਮੰਨਿ ਵਸਾਏ ॥੧॥

Without the Name, there is only pain; he alone obtains peace, whose mind is filled with the Name. ||1||

ਤੂੰ ਬੇਅੰਤੁ ਦਇਆਲੁ ਹੈ ਤੇਰੀ ਸਰਣਾਈ ॥

You are infinite and merciful; I seek Your Sanctuary.

ਗੁਰ ਪੂਰੇ ਤੇ ਪਾਈਐ ਨਾਮੇ ਵਡਿਆਈ ॥੧॥ ਰਹਾਉ ॥

From the Perfect Guru, the glorious greatness of the Naam is obtained. ||1||Pause||

ਅੰਤਰਿ ਬਾਹਰਿ ਏਕੁ ਹੈ ਬਹੁ ਬਿਧਿ ਸ੍ਰਿਸਟਿ ਉਪਾਈ ॥

Inwardly and outwardly, there is only the One Lord. He has created the world, with its many varieties.

ਹੁਕਮੇ ਕਾਰ ਕਰਾਇਦਾ ਦੁਜਾ ਕਿਸੁ ਕਹੀਐ ਭਾਈ ॥੨॥

According to the Order of His Will, He makes us act. What else can we talk about, O Siblings of Destiny? ||2||

ਬੁਝਣਾ ਅਬੁਝਣਾ ਤੁਧੁ ਕੀਆ ਇਹ ਤੇਰੀ ਸਿਰਿ ਕਾਰ ॥

Knowledge and ignorance are all your making; You have control over these.

ਇਕਨਾ ਬਖਸਿਹਿ ਮੇਲਿ ਲੈਹਿ ਇਕਿ ਦਰਗਹ ਮਾਰਿ ਕਢੇ ਕੂੜਿਆਰ ॥੩॥

Some, You forgive, and unite with Yourself; while others, the wicked, you strike down and drive out of Your Court. ||3||

ਇਕਿ ਧੁਰਿ ਪਵਿਤ ਪਾਵਨ ਹਹਿ ਤੁਧੁ ਨਾਮੇ ਲਾਏ ॥

Some, from the very beginning, are pure and pious; You attach them to Your Name.

ਗੁਰ ਸੇਵਾ ਤੇ ਸੁਖੁ ਉਪਜੈ ਸਚੈ ਸਬਦਿ ਬੁਝਾਏ ॥੪॥

Serving the Guru, peace wells up; through the True Word of the Shabad, one comes to understand. ||4||

ਇਕਿ ਕੁਚਲ ਕੁਚੀਲ ਵਿਖਲੀ ਪਤੇ ਨਾਵਹੁ ਆਪਿ ਖੁਆਏ ॥

Some are crooked, filthy and vicious; the Lord Himself has led them astray from the Name.

ਨਾ ਓਨ ਸਿਧਿ ਨ ਬੁਧਿ ਹੈ ਨ ਸੰਜਮੀ ਫਿਰਹਿ ਉਤਵਤਾਏ ॥੫॥

They have no intuition, no understanding and no self-discipline; they wander around delirious. ||5||

ਨਦਰਿ ਕਰੇ ਜਿਸੁ ਆਪਣੀ ਤਿਸ ਨੋ ਭਾਵਨੀ ਲਾਏ ॥

He grants faith to those whom He has blessed with His Glance of Grace.

ਸਤੁ ਸੰਤੋਖੁ ਇਹ ਸੰਜਮੀ ਮਨੁ ਨਿਰਮਲੁ ਸਬਦੁ ਸੁਣਾਏ ॥੬॥

This mind finds truth, contentment and self-discipline, hearing the Immaculate Word of the Shabad. ||6||

ਲੇਖਾ ਪੜਿ ਨ ਪਹੁਚੀਐ ਕਥਿ ਕਹਣੈ ਅੰਤੁ ਨ ਪਾਇ ॥

By reading books, one cannot reach Him; by speaking and talking, His limits cannot be found.

ਗੁਰ ਤੇ ਕੀਮਤਿ ਪਾਈਐ ਸਚਿ ਸਬਦਿ ਸੋਝੀ ਪਾਇ ॥੭॥

Through the Guru, His value is found; through the True Word of the Shabad, understanding is obtained. ||7||

ਇਹੁ ਮਨੁ ਦੇਹੀ ਸੋਧਿ ਤੂੰ ਗੁਰ ਸਬਦਿ ਵੀਚਾਰਿ ॥

So reform this mind and body, by contemplating the Word of the Guru's Shabad.

ਨਾਨਕ ਇਸੁ ਦੇਹੀ ਵਿਚਿ ਨਾਮੁ ਨਿਧਾਨੁ ਹੈ ਪਾਈਐ ਗੁਰ ਕੈ ਹੇਤਿ ਅਪਾਰਿ ॥੮॥੧੦॥੩੨॥

O Nanak, within this body is the treasure of the Naam, the Name of the Lord; it is found through the Love of the Infinite Guru. ||8||10||32||